

ਆਸਾ ਮਹਲਾ ੫ ॥

Aasaa, Fifth Mehl:

ਤੀਰਥਿ ਜਾਉ ਤ ਹਉ ਹਉ ਕਰਤੇ ॥

Journeying to sacred shrines of pilgrimage, I see the mortals acting in ego.

ਪੰਡਿਤ ਪੂਛਉ ਤ ਮਾਇਆ ਰਾਤੇ ॥੧॥

If I ask the Pandits, I find them tainted by Maya. ||1||

ਸੋ ਅਸਥਾਨੁ ਬਤਾਵਹੁ ਮੀਤਾ ॥

Show me that place, O friend,

ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥੧॥ ਰਹਾਉ ॥

where the Kirtan of the Lord's Praises are forever sung. ||1||Pause||

ਸਾਸਤ੍ਰੁ ਬੇਦ ਪਾਪ ਪੁੰਨ ਵੀਚਾਰ ॥

The Shaastras and the Vedas speak of sin and virtue;

ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥੨॥

they say that mortals are reincarnated into heaven and hell, over and over again. ||2||

ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥

In the householder's life, there is anxiety, and in the life of the renunciate, there is egotism.

ਕਰਮ ਕਰਤ ਜੀਅ ਕਉ ਜੰਜਾਰ ॥੩॥

Performing religious rituals, the soul is entangled. ||3||

ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥

By God's Grace, the mind is brought under control;

ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥੪॥

O Nanak, the Gurmukh crosses over the ocean of Maya. ||4||

ਸਾਧਸੰਗਿ ਹਰਿ ਕੀਰਤਨੁ ਗਾਈਐ ॥

In the Saadh Sangat, the Company of the Holy, sing the Kirtan of the Lord's Praises.

ਇਹੁ ਅਸਥਾਨੁ ਗੁਰੂ ਤੇ ਪਾਈਐ ॥੧॥ ਰਹਾਉ ਦੂਜਾ ॥੭॥੫੮॥

This place is found through the Guru. ||1||Second Pause||7||58||